

ਗਉੜੀ ਮਹਲਾ ੫ ॥

Gauree, Fifth Mehl:

ਤੁਝ ਬਿਨੁ ਕਵਨੁ ਹਮਾਰਾ ॥

Except for You, who is mine?

ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥੧॥ ਰਹਾਉ ॥

O my Beloved, You are the Support of the breath of life. ||1||Pause||

ਅੰਤਰ ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ ॥

You alone know the condition of my inner being. You are my Beautiful Friend.

ਸਰਬ ਸੁਖਾ ਮੈ ਤੁਝ ਤੇ ਪਾਏ ਮੇਰੇ ਠਾਕੁਰ ਅਗਹ ਅਤੋਲੇ ॥੧॥

I receive all comforts from You, O my Unfathomable and Immeasurable Lord and Master. ||1||

ਬਰਨਿ ਨ ਸਾਕਉ ਤੁਮਰੇ ਰੰਗਾ ਗੁਣ ਨਿਧਾਨ ਸੁਖਦਾਤੇ ॥

I cannot describe Your Manifestations, O Treasure of Excellence, O Giver of peace.

ਅਗਮ ਅਗੋਚਰ ਪ੍ਰਭ ਅਬਿਨਾਸੀ ਪੂਰੇ ਗੁਰ ਤੇ ਜਾਤੇ ॥੨॥

God is Inaccessible, Incomprehensible and Imperishable; He is known through the Perfect Guru. ||2||

ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥

My doubt and fear have been taken away, and I have been made pure, since my ego was conquered.

ਜਨਮ ਮਰਣ ਕੋ ਚੁਕੋ ਸਹਸਾ ਸਾਧਸੰਗਤਿ ਦਰਸਾਰੀ ॥੩॥

My fear of birth and death has been abolished, beholding Your Blessed Vision in the Saadh Sangat, the Company of the Holy. ||3||

ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥

I wash the Guru's Feet and serve Him; I am a sacrifice to Him, 100,000 times.

ਜਿਹ ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥੪॥੭॥੧੨੮॥

By His Grace, servant Nanak has crossed over this terrifying world-ocean; I am united with my Beloved. ||4||7||128||